

ਮਾਰੂ ਮਹਲਾ ੩ ॥

Maaroo, Third Mehl:

ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥

Coming and going in reincarnation no longer exist, when one dwells in the home of the self within.

ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥

He bestowed the Blessing of His treasure of truth; only He Himself knows. ||1||

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥

O my mind, remember the Dear Lord, and abandon the corruption of your mind.

ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥

Meditate on the Word of the Guru's Shabad; focus lovingly on the Truth. ||1||Pause||

ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਉ ਨ ਪਾਇ ॥

One who forgets the Name in this world, shall not find any place of rest anywhere else.

ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥

He shall wander in all sorts of reincarnations, and rot away in manure. ||2||

ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥

By great good fortune, I have found the Guru, according to my pre-ordained destiny, O my mother.

ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥

Night and day, I practice true devotional worship; I am united with the True Lord. ||3||

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥

He Himself fashioned the entire universe; He Himself bestows His Glance of Grace.

ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥

O Nanak, the Naam, the Name of the Lord, is glorious and great; as He pleases, He bestows His Blessings. ||4||2||